



# Punjab Government Gazette

## EXTRAORDINARY

*Published by Authority*

---

CHANDIGARH, THURSDAY, NOVEMBER 19, 2020 (KARTIKA 28, 1942 SAKA)

---

### ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

### ਅਧਿਸੂਚਨਾ

ਮਿਤੀ 3 ਨਵੰਬਰ, 2020

**ਨੰ: 5/54/2020/ਮਚਦ/ਹਸ/3944.-**ਅਧਿਸੂਚਨਾ ਨੰ:5/54/2020/ਮਚਦ/ਹਸ/3419, ਮਿਤੀ 15-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਊਂਸਪੈਲਟੀਜ਼ ਰੂਲਜ਼, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿੱਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਸਮਰਾਲਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿੱਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸ਼ਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

### ਨਿਯਮ

ਨਗਰ ਕੌਂਸਲ, ਸਮਰਾਲਾ ਜ਼ਿਲ੍ਹਾ ਲੁਧਿਆਣਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਸਮਰਾਲਾ ਨੂੰ 15 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

**ਨਗਰ ਕੌਂਸਲ, ਸਮਰਾਲਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਨਣ ਦੱਸਦੀ ਅਨੁਸੂਚੀ**

**ਵਾਰਡ ਨੰ- 1 (ਇਸਤਰੀ ਮੈਂਬਰਾਂ ਲਈ ਰਾਖਵਾਂ)**

ਮਾਛੀਵਾੜਾ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ

ਹੱਦ ਨਾਲ ਚਲਦੇ ਹੋਏ ਹਰਿਓ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੂਏ ਤੱਕ ਫਿਰ ਉਕਤ ਸੂਏ ਨਾਲ ਚਲਦੇ ਹੋਏ ਗਲੀ ਸ੍ਰੀ ਦੁਰਗਾ ਮਾਤਾ ਮੰਦਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਬਕਾ ਕੌਂਸਲਰ ਸੋਮਨਾਥ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਤੱਕ, ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਨੰ 3 ਤੱਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਟੈਂਕੀ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮਾਛੀਵਾੜਾ ਰੋਡ ਪਾਰ ਕਰਦੇ ਹੋਏ ਕੱਚਾ ਰਸਤਾ ਟਰੱਕ ਯੂਨੀਅਨ ਤੱਕ, ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਸੂਏ ਤੱਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਮਾਛੀਵਾੜਾ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੱਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

#### **ਵਾਰਡ ਨੰ- 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)**

ਗਲੀ ਸ੍ਰੀ ਦੁਰਗਾ ਮੰਦਰ ਅਤੇ ਸੂਏ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੂਏ ਨਾਲ ਚਲਦੇ ਹੋਏ ਗਲੀ ਜਸਵੀਰ ਕਰਿਆਨਾ ਸਟੋਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਹਰਿਓ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਸੰਦ ਮੁਹੱਲਾ ਤੱਕ, ਫਿਰ ਉਕਤ ਮੁਹੱਲੇ ਨਾਲ ਚਲਦੇ ਹੋਏ ਗਲੀ ਸ੍ਰੀ ਦੁਰਗਾ ਮੰਦਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੂਏ ਤੱਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

#### **ਵਾਰਡ ਨੰ- 3 (ਇਸਤਰੀ ਮੈਂਬਰਾਂ ਲਈ ਰਾਖਵਾਂ)**

ਮਾਛੀਵਾੜਾ ਰੋਡ ਅਤੇ ਪਾਣੀ ਵਾਲੀ ਟੈਂਕੀ ਦੇ ਮਿਲਣ ਤੇ ਸਥਾਨ ਤੋਂ ਅਰੰਭ ਕਰਕੇ ਟੈਂਕੀ ਰੋਡ ਨਾਲ ਚਲਦੇ ਹੋਏ ਗਲੀ ਨੰ: 2 ਤੱਕ, ਫਿਰ ਉਕਤ ਗਲੀ ਨਾਲ ਚਲਦੇ ਫਿਰਨੀ ਤੱਕ, ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਸਾਬਕਾ ਕੌਂਸਲਰ ਸੋਮਨਾਥ ਵਾਲੀ ਤੱਕ, ਫਿਰ ਉਕਤ ਗਲੀ ਨਾਲ ਚਲਦੇ ਗਲੀ ਸ੍ਰੀ ਦੁਰਗਾ ਮਾਤਾ ਮੰਦਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਗਲੀ ਮਸੰਦ ਮੁਹੱਲਾ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਝਾਂਜੀ ਡੀ.ਜੇ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ੍ਰੀ ਰਮੇਸ਼ਵਰ ਮੰਦਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਲੇਰਕੋਟਲਾ ਬੀਜ ਸਟੋਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਬਰਸਤਾਨ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਰ ਵਾਲੀ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਨਕ ਨਿਵਾਸ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਾਛੀਵਾੜਾ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਟੈਂਕੀ ਰੋਡ ਤੱਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

#### **ਵਾਰਡ ਨੰ- 4**

ਗਲੀ ਮਸੰਦ ਮੁਹੱਲਾ ਅਤੇ ਗਲੀ ਪਟਵਾਰੀਆਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪਟਵਾਰੀਆਂ ਨਾਲ ਚਲਦੇ ਹੋਏ ਕੱਚਾ ਰਸਤਾ ਹਰਿਓ ਤੱਕ, ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਬਿਜਲੀ ਦਫਤਰ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਸਾਹਮਣੇ ਚੰਡੀਗੜ੍ਹ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਗਲੀ ਮਲੇਰਕੋਟਲਾ ਬੀਜ ਸਟੋਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ੍ਰੀ ਰਮੇਸ਼ਵਰ ਮੰਦਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਝਾਂਜੀ ਡੀ.ਜੇ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਰਵਾਹਾ ਤੱਕ, ਫਿਰ ਉਕਤ ਗਲੀ ਨਾਲ ਚਲਦੇ ਗਲੀ ਮਸੰਦ ਮੁਹੱਲਾ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਟਵਾਰੀਆਂ ਤੱਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

#### **ਵਾਰਡ ਨੰ- 5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)**

ਹਰਿਓ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਨਾਲ ਚਲਦੇ ਹੋਏ ਬਹਿਲੋਲਪੁਰ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਹਰਿਓ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਵਿਰਦੀ ਕੋਲਡ ਸਟੋਰ ਦੇ ਬੈਕ ਸਾਈਡ ਵਾਲੀ ਗਲੀ ਤੱਕ, ਫਿਰ ਗਲੀ ਨਾਲ ਚਲਦੇ ਹੋਏ ਗਲੀ ਰਾਮ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਸਬਜੀ ਮੰਡੀ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੱਚਾ ਰਸਤਾ ਹਰਿਓ ਤੱਕ, ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਗਲੀ ਜਸਵੀਰ ਕਰਿਆਨਾ ਸਟੋਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੂਏ ਤੱਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਸਾਹਮਣੇ ਸੂਏ ਤੱਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਹਰਿਓ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੱਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

**ਵਾਰਡ ਨੰ- 6**

ਚੰਡੀਗੜ੍ਹ ਰੋਡ ਅਤੇ ਬਿਜਲੀ ਦਫਤਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਿਜਲੀ ਦਫਤਰ ਰੋਡ ਨਾਲ ਚਲਦੇ ਹੋਏ ਪੁਰਾਣੀ ਸਬਜੀ ਮੰਡੀ ਰੋਡ ਤੱਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰੀ ਰਾਮ ਤੱਕ, ਫਿਰ ਉਕਤ ਗਲੀ ਨਾਲ ਚਲਦੇ ਵਿਰਦੀ ਕੋਲਡ ਸਟੋਰ ਦੀ ਬੈਕ ਸਾਈਡ ਵਾਲੀ ਗਲੀ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਹਰਿਓ ਰੋਡ ( ਬਹਿਲੋਲਪੁਰ ਰੋਡ ) ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਿਜਲੀ ਦਫਤਰ ਰੋਡ ਤੱਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

**ਵਾਰਡ ਨੰ- 7 (ਇਸਤਰੀ ਮੈਂਬਰਾਂ ਲਈ ਰਾਖਵਾਂ)**

ਬਹਿਲੋਲਪੁਰ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਕਦਰ ਕਰਿਆਨਾ ਸਟੋਰ ਤੱਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਬੋਦਲ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਪਾਰ ਕਰਦੇ ਹੋਏ ਹਰਿਓ ਰੋਡ (ਬਹਿਲੋਲਪੁਰ ਰੋਡ) ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਹਿਲੋਲਪੁਰ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੱਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

**ਵਾਰਡ ਨੰ- 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)**

ਚੰਡੀਗੜ੍ਹ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਅਤੇ ਦੱਖਣੀ ਹੱਦ ਨਾਲ ਚਲਦੇ ਹੋਏ ਬੋਦਲ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਕਦਰ ਕਰਿਆਨਾ ਸਟੋਰ ਵਾਲੀ ਤੱਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਤੱਕ ਅਤੇ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੱਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

**ਵਾਰਡ ਨੰ- 9 (ਇਸਤਰੀ ਮੈਂਬਰਾਂ ਲਈ ਰਾਖਵਾਂ)**

ਨਗਰ ਕੌਂਸਲ ਦੀ ਦੱਖਣੀ ਹੱਦ ਅਤੇ ਕੱਚਾ ਰਸਤਾ ਕੁਲਵੰਤ ਸਿੰਘ ਢਿੱਲੋਂ ਦੀ ਮੋਟਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੱਚਾ ਰਸਤਾ ਕੁਲਵੰਤ ਸਿੰਘ ਢਿੱਲੋਂ ਦੀ ਮੋਟਰ ਨਾਲ ਚਲਦੇ ਹੋਏ ਗਲੀ ਨੰ 5 ਪਨਸਪ ਗੁਦਾਮ ਵਾਲੀ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਖੰਨਾ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ੀਤਲਾ ਮਾਤਾ ਮੰਦਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣਾ ਡਾਕਖਾਨਾ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੋਦਲ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੱਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਕੱਚਾ ਰਸਤਾ ਕੁਲਵੰਤ ਸਿੰਘ ਢਿੱਲੋਂ ਦੀ ਮੋਟਰ ਤੱਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

**ਵਾਰਡ ਨੰ- 10**

ਚੰਡੀਗੜ੍ਹ ਰੋਡ ਅਤੇ ਗਲੀ ਪੁਰਾਣਾ ਡਾਕਖਾਨਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੁਰਾਣਾ ਡਾਕਖਾਨਾ ਨਾਲ ਚਲਦੇ ਹੋਏ ਗਲੀ ਸ਼ੀਤਲਾ ਮਾਤਾ ਮੰਦਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਖੰਨਾ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੇਨ ਚੌਂਕ ਨੂੰ ਪਾਰ ਕਰਦੇ ਹੋਏ ਮਾਛੀਵਾੜਾ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਾਨਕ ਨਿਵਾਸ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਰ ਵਾਲੀ ( 84 ਪੌੜੀ ) ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਬਰਸਤਾਨ ( ਕਾਨੂੰਪੀਰ ) ਵਾਲੀ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁਰਾਣਾ ਡਾਕਖਾਨਾ ਤੱਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

**ਵਾਰਡ ਨੰ- 11 (ਇਸਤਰੀ ਮੈਂਬਰਾਂ ਲਈ ਰਾਖਵਾਂ)**

ਚਾਵਾ ਰੋਡ ਅਤੇ ਖੰਨਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਖੰਨਾ ਰੋਡ ਨਾਲ ਚਲਦੇ ਹੋਏ ਗਲੀ ਨੰ 5 ( ਪਨਸਪ ਗੁਦਾਮ ) ਵਾਲੀ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਚਾਵਾ ਰੋਡ ਤੱਕ, ਫਿਰ ਉਕਤ ਰੋਡ ਰੋਡ ਨਾਲ ਚਲਦੇ ਹੋਏ ਖੰਨਾ ਰੋਡ ਤੱਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

**ਵਾਰਡ ਨੰ- 12 (ਪੱਛਮੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)**

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਭਗਵਾਨਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭਗਵਾਨਪੁਰਾ ਰੋਡ ਨਾਲ ਚਲਦੇ ਹੋਏ ਗਲੀ ਪੁੱਡਾ ਕਲੋਨੀ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਖੰਨਾ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਚਾਵਾ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ 5 ਪਨਸਪ ਗੁਦਾਮ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਕੁਲਵੰਤ ਸਿੰਘ ਦੀ ਮੋਟਰ ਤੱਕ, ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੱਕ, ਫਿਰ ਨਗਰ ਕੌਂਸਲ ਦੀ ਦੱਖਣੀ ਅਤੇ ਪੱਛਮੀ ਹੱਦ ਨਾਲ ਚਲਦੇ ਹੋਏ ਭਗਵਾਨਪੁਰਾ ਰੋਡ ਤੱਕ, ਅਰਥਾਤ ਜਿੱਥੇ ਆਰੰਭ ਕੀਤਾ ਸੀ ।

**ਵਾਰਡ ਨੰ- 13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)**

ਲੁਧਿਆਣਾ ਚੰਡੀਗੜ੍ਹ ਰੋਡ ਅਤੇ ਸਿਵਲ ਲਾਈਨ ਗਲੀ ਨੰ 1 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਵਲ ਲਾਈਨ ਗਲੀ ਨੰ 1 ਨਾਲ ਚਲਦੇ ਹੋਏ ਸਾਹਮਣੇ ਸੂਏ ਤੱਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਸੂਏ ਤੋਂ ਅਸ਼ੋਕ ਕੁਮਾਰ ਘਰ ਤੱਕ ਹਵਾਈ ਲਾਈਨ ਲਾਉਂਦੇ ਹੋਏ ਗਲੀ ਅਸ਼ੋਕ ਕੁਮਾਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਟਰੱਕ ਯੂਨੀਅਨ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਾਛੀਵਾੜਾ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਚੰਡੀਗੜ੍ਹ ਲੁਧਿਆਣਾ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਵਲ ਲਾਈਨ ਗਲੀ ਨੰ 1 ਤੱਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

**ਵਾਰਡ ਨੰ- 14**

ਭਗਵਾਨਪੁਰਾ ਰੋਡ ਅਤੇ ਸੂਏ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੂਏ ਨਾਲ ਚਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਸ਼ਮੀਰਾ ਸਿੰਘ ਵਕੀਲ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੂਏ ਤੱਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਗਲੀ ਸਿਵਲ ਲਾਈਨ ਗਲੀ ਨੰ 1 ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁੱਡਾ ਕਲੋਨੀ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਭਗਵਾਨਪੁਰਾ ਰੋਡ ਤੱਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

**ਵਾਰਡ ਨੰ- 15 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)**

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਮਾਛੀਵਾੜਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਛੀਵਾੜਾ ਰੋਡ ਨਾਲ ਚਲਦੇ ਸੂਏ ਤੱਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਗਲੀ ਟਰੱਕ ਯੂਨੀਅਨ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਦੇ ਘਰ ਤੋਂ ਬੰਤ ਦੀ ਮੋਟਰ ਨੂੰ ਹੁੰਦੇ ਹੋਏ ਸੂਏ ਤੱਕ, ਹਵਾਈ ਲਾਈਨ ਲਾਉਂਦੇ ਹੋਏ ਸੂਏ ਤੱਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਗਲੀ ਕਸ਼ਮੀਰਾ ਸਿੰਘ ਵਕੀਲ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਲੁਧਿਆਣਾ ਚੰਡੀਗੜ੍ਹ ਰੋਡ ਤੱਕ, ਫਿਰ ਉਕਤ ਰੋਡ ਨਾਲ ਸੂਏ ਤੱਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੱਕ, ਫਿਰ ਨਗਰ ਕੌਂਸਲ ਦੀ ਪੱਛਮੀ ਅਤੇ ਉੱਤਰੀ ਹੱਦ ਨਾਲ ਚਲਦੇ ਹੋਏ ਮਾਛੀਵਾੜਾ ਰੋਡ ਤੱਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

**ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,**

ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।

ਮਿਤੀ 3 ਨਵੰਬਰ, 2020